

ਗਉੜੀ ਮਹਲਾ ੫ ਗੁਆਰੇਰੀ ॥

Gauree, Fifth Mehl, Gwaarayree:

ਰੈਣਿ ਦਿਨਸੁ ਰਹੈ ਇਕ ਰੰਗਾ ॥

Night and day, they remain in the Love of the One.

ਪ੍ਰਭ ਕਉ ਜਾਣੈ ਸਦ ਹੀ ਸੰਗਾ ॥

They know that God is always with them.

ਠਾਕੁਰ ਨਾਮੁ ਕੀਓ ਉਨਿ ਵਰਤਨਿ ॥

They make the Name of their Lord and Master their way of life;

ਤ੍ਰਿਪਤਿ ਅਘਾਵਨੁ ਹਰਿ ਕੈ ਦਰਸਨਿ ॥੧॥

they are satisfied and fulfilled with the Blessed Vision of the Lord's Darshan.

॥1॥

ਹਰਿ ਸੰਗਿ ਰਾਤੇ ਮਨ ਤਨ ਹਰੇ ॥

Imbued with the Love of the Lord, their minds and bodies are rejuvenated,

ਗੁਰ ਪੂਰੇ ਕੀ ਸਰਨੀ ਪਰੇ ॥੧॥ ਰਹਾਉ ॥

entering the Sanctuary of the Perfect Guru. ॥1॥Pause॥

ਚਰਣ ਕਮਲ ਆਤਮ ਆਧਾਰ ॥

The Lord's Lotus Feet are the Support of the soul.

ਏਕੁ ਨਿਹਾਰਹਿ ਆਗਿਆਕਾਰ ॥

They see only the One, and obey His Order.

ਏਕੋ ਬਨਜੁ ਏਕੋ ਬਿਉਹਾਰੀ ॥

There is only one trade, and one occupation.

ਅਵਰੁ ਨ ਜਾਨਹਿ ਬਿਨੁ ਨਿਰੰਕਾਰੀ ॥੨॥

They know no other than the Formless Lord. ॥2॥

ਹਰਖ ਸੋਗ ਦੁਹਰੂੰ ਤੇ ਮੁਕਤੇ ॥

They are free of both pleasure and pain.

ਸਦਾ ਅਲਿਪਤੁ ਜੋਗ ਅਰੁ ਜੁਗਤੇ ॥

They remain unattached, joined to the Lord's Way.

ਦੀਸਹਿ ਸਭ ਮਹਿ ਸਭ ਤੇ ਰਹਤੇ ॥

They are seen among all, and yet they are distinct from all.

ਪਾਰਬ੍ਰਹਮ ਕਾ ਓਇ ਧਿਆਨੁ ਧਰਤੇ ॥੩॥

They focus their meditation on the Supreme Lord God. ||3||

ਸੰਤਨ ਕੀ ਮਹਿਮਾ ਕਵਨ ਵਖਾਨਉ ॥

How can I describe the Glories of the Saints?

ਅਗਾਧਿ ਬੋਧਿ ਕਿਛੁ ਮਿਤਿ ਨਹੀ ਜਾਨਉ ॥

Their knowledge is unfathomable; their limits cannot be known.

ਪਾਰਬ੍ਰਹਮ ਮੋਹਿ ਕਿਰਪਾ ਕੀਜੈ ॥

O Supreme Lord God, please shower Your Mercy upon me.

ਧੂਰਿ ਸੰਤਨ ਕੀ ਨਾਨਕ ਦੀਜੈ ॥੪॥੧੭॥੮੬॥

Bless Nanak with the dust of the feet of the Saints. ||4||17||86||